

 Print Page

Sri Guru Granth Sahib

Displaying 685 of

ਜੋਬਨੁ ਧਨੁ ਪ੍ਰਭਤਾ ਕੈ ਮਦ ਮੈ ਅਹਿਨਿਸਿ ਰਹੈ ਦਿਵਾਨਾ ॥੧॥

Joban Dhhan Prabhathaa Kai Madh Mai Ahinis Rehai Dhivaanaa ||1||

In the pride of youth, wealth and glory, day and night, he remains intoxicated. ||1||

ਧਨਾਸਰੀ (ਮਃ ੯) (੨) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੬੮੫ ਪੰ. ੧

Raag Dhanaasree Guru Teg Bahadur

ਦੀਨ ਦਇਆਲ ਸਦਾ ਦੁਖ ਭੰਜਨ ਤਾ ਸਿਉ ਮਨੁ ਨ ਲਗਾਨਾ ॥

Dheen Dhaeiaal Sadhaa Dhukh Bhanjan Thaa Sio Man N Lagaanaa ||

God is merciful to the meek, and forever the Destroyer of pain, but the mortal does not center his mind on Him.

ਧਨਾਸਰੀ (ਮਃ ੯) (੨) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੬੮੫ ਪੰ. ੧

Raag Dhanaasree Guru Teg Bahadur

ਜਨ ਨਾਨਕ ਕੋਟਨ ਮੈ ਕਿਨਹੂ ਗੁਰਮੁਖਿ ਹੋਇ ਪਛਾਨਾ ॥੨॥੨॥

Jan Naanak Kottan Mai Kinehoo Guramukh Hoe Pashhaanaa ||2||2||

O servant Nanak, among millions, only a rare few, as Gurmukh, realize God. ||2||2||

ਧਨਾਸਰੀ (ਮਃ ੯) (੨) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੬੮੫ ਪੰ. ੨

Raag Dhanaasree Guru Teg Bahadur

ਧਨਾਸਰੀ ਮਹਲਾ ੯ ॥

Dhanaasaree Mehalaa 9 ||

Dhanaasaree, Ninth Mehl:

ਧਨਾਸਰੀ (ਮਃ ੯) ਗੁਰੂ ਗ੍ਰੰਥ ਸਾਹਿਬ ਅੰਗ ੬੮੫

ਤਿਹ ਜੋਗੀ ਕਉ ਜੁਗਤਿ ਨ ਜਾਨਉ ॥

Thih Jogee Ko Jugath N Jaano ||

That Yogi does not know the way.

ਧਨਾਸਰੀ (ਮਃ ੯) (੩) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੬੮੫ ਪੰ. ੩

Raag Dhanaasree Guru Teg Bahadur

ਲੋਭ ਮੋਹ ਮਾਇਆ ਮਮਤਾ ਫੁਨਿ ਜਿਹ ਘਟਿ ਮਾਹਿ ਪਛਾਨਉ ॥੧॥ ਰਹਾਉ ॥

Lobh Moh Maaeiaa Mamathaa Fun Jih Ghatt Maahi Pashhaano ||1|| Rehaao ||

Understand that his heart is filled with greed, emotional attachment, Maya and egotism. ||1||Pause||

ਧਨਾਸਰੀ (ਮਃ ੯) (੩) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੬੮੫ ਪੰ. ੩

Raag Dhanaasree Guru Teg Bahadur

ਪਰ ਨਿੰਦਾ ਉਸਤਤਿ ਨਹ ਜਾ ਕੈ ਕੰਚਨ ਲੋਹ ਸਮਾਨੋ ॥

Par Nindhaa Ousathath Neh Jaa Kai Kanchan Loh Samaano ||

One who does not slander or praise others, who looks upon gold and iron alike,

ਧਨਾਸਰੀ (ਮਃ ੯) (੩) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੬੮੫ ਪੰ. ੪

Raag Dhanaasree Guru Teg Bahadur

ਹਰਖ ਸੋਗ ਤੇ ਰਹੈ ਅਤੀਤਾ ਜੋਗੀ ਤਾਹਿ ਬਖਾਨੋ ॥੧॥

Harakh Sog Thae Rehai Atheethaa Jogee Thaahi Bakhaano ||1||

Who is free from pleasure and pain - he alone is called a true Yogi. ||1||

ਧਨਾਸਰੀ (ਮਃ ੯) (੩) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੬੮੫ ਪੰ. ੪

Raag Dhanaasree Guru Teg Bahadur

ਚੰਚਲ ਮਨੁ ਦਹ ਦਿਸਿ ਕਉ ਧਾਵਤ ਅਚਲ ਜਾਹਿ ਠਹਰਾਨੋ ॥

Chanchal Man Dheh Dhis Ko Dhhaavath Achal Jaahi Theharaano ||

The restless mind wanders in the ten directions - it needs to be pacified and restrained.

ਧਨਾਸਰੀ (ਮਃ ੯) (੩) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੬੮੫ ਪੰ. ੫

Raag Dhanaasree Guru Teg Bahadur

ਕਹੁ ਨਾਨਕ ਇਹ ਬਿਧਿ ਕੋ ਜੋ ਨਰੁ ਮੁਕਤਿ ਤਾਹਿ ਤੁਮ ਮਾਨੋ ॥੨॥੩॥

Kahu Naanak Eih Bidhh Ko Jo Nar Mukath Thaahi Thum Maano ||2||3||

Says Nanak, whoever knows this technique is judged to be liberated. ||2||3||

ਧਨਾਸਰੀ (ਮਃ ੯) (੩) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੬੮੫ ਪੰ. ੫

Raag Dhanaasree Guru Teg Bahadur

ਧਨਾਸਰੀ ਮਹਲਾ ੯ ॥

Dhahanasaree Mehalaa 9 ||

Dhanaasaree, Ninth Mehl:

ਧਨਾਸਰੀ (ਮਃ ੯) ਗੁਰੂ ਗ੍ਰੰਥ ਸਾਹਿਬ ਅੰਗ ੬੮੫

ਅਬ ਮੈ ਕਉਨੁ ਉਪਾਉ ਕਰਉ ॥

Ab Mai Koun Oupaaoo Karo ||

Now, what efforts should I make?

ਧਨਾਸਰੀ (ਮਃ ੯) (੪) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੬੮੫ ਪੰ. ੬

Raag Dhanaasree Guru Teg Bahadur

ਜਿਹ ਬਿਧਿ ਮਨ ਕੋ ਸੰਸਾ ਚੁਕੈ ਭਉ ਨਿਧਿ ਪਾਰਿ ਪਰਉ ॥੧॥ ਰਹਾਉ ॥

Jih Bidhh Man Ko Sansaa Chookai Bho Nidhh Paar Paro ||1|| Rehaao ||

How can I dispel the anxieties of my mind? How can I cross over the terrifying world-ocean? ||1||Pause||

ਧਨਾਸਰੀ (ਮਃ ੯) (੪) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੬੮੫ ਪੰ. ੭

Raag Dhanaasree Guru Teg Bahadur

ਜਨਮੁ ਪਾਇ ਕਛੁ ਭਲੋ ਨ ਕੀਨੋ ਤਾ ਤੇ ਅਧਿਕ ਡਰਉ ॥

Janam Paae Kashh Bhalo N Keeno Thaa Thae Adhhik Ddaro ||

Obtaining this human incarnation, I have done no good deeds; this makes me very afraid!

ਧਨਾਸਰੀ (ਮਃ ੯) (੪) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੬੮੫ ਪੰ. ੭

Raag Dhanaasree Guru Teg Bahadur

ਮਨ ਬਚ ਕ੍ਰਮ ਹਰਿ ਗੁਨ ਨਹੀ ਗਾਏ ਯਹ ਜੀਅ ਸੋਚ ਧਰਉ ॥੧॥

Man Bach Kram Har Gun Nehee Gaaeae Yeh Jeea Soch Dhharo ||1||

In thought, word and deed, I have not sung the Lord's Praises; this thought worries my mind. ||1||

ਧਨਾਸਰੀ (ਮਃ ੯) (੪) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੬੮੫ ਪੰ. ੮

Raag Dhanaasree Guru Teg Bahadur

ਗੁਰਮਤਿ ਸੁਨਿ ਕਛੁ ਗਿਆਨੁ ਨ ਉਪਜਿਓ ਪਸੁ ਜਿਉ ਉਦਰੁ ਭਰਉ ॥

Guramath Sun Kashh Giaan N Oupajiou Pas Jio Oudhar Bharo ||

I listened to the Guru's Teachings, but spiritual wisdom did not well up within me; like a beast, I fill my belly.

ਧਨਾਸਰੀ (ਮਃ ੯) (੪) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੬੮੫ ਪੰ. ੮

Raag Dhanaasree Guru Teg Bahadur

ਕਹੁ ਨਾਨਕ ਪ੍ਰਭ ਬਿਰਦੁ ਪਛਾਨਉ ਤਬ ਹਉ ਪਤਿਤ ਤਰਉ ॥੨॥੪॥੯॥੯॥੧੩॥੫੮॥੪॥੯੩॥

Kahu Naanak Prabh Biradh Pashhaano Thab Ho Pathith Tharo ||2||4||9||9||13||58||4||93||

Says Nanak, O God, please confirm Your Law of Grace; for only then can I, the sinner, be saved.

||2||4||9||9||13||58||4||93||

ਧਨਾਸਰੀ (ਮਃ ੯) (੪) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੬੮੫ ਪੰ. ੯

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ

Dhahanaasaree Mehalaa 1 Ghar 2 Asattapadheaaa

Dhanaasaree, First Mehl, Second House, Ashtapadees:

ਧਨਾਸਰੀ (ਮਃ ੧) ਗੁਰੂ ਗ੍ਰੰਥ ਸਾਹਿਬ ਅੰਗ ੬੮੫

ੴ ਸਤਿਗੁਰ ਪ੍ਰਸਾਦਿ ॥

Ik Oankaar Sathigur Prasaadh ||

One Universal Creator God. By The Grace Of The True Guru:

ਧਨਾਸਰੀ (ਮਃ ੧) ਗੁਰੂ ਗ੍ਰੰਥ ਸਾਹਿਬ ਅੰਗ ੬੮੫

ਗੁਰੁ ਸਾਗਰੁ ਰਤਨੀ ਭਰਪੂਰੇ ॥

Gur Saagar Rathanee Bharapoorae ||

The Guru is the ocean, filled with pearls.

ਧਨਾਸਰੀ (ਮਃ ੧) ਅਸਟ. (੧) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੬੮੫ ਪੰ. ੧੨

Raag Dhanaasree Guru Nanak Dev

ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥

Anmrith Santh Chugehi Nehee Dhoorae ||

The Saints gather in the Ambrosial Nectar; they do not go far away from there.

ਧਨਾਸਰੀ (ਮਃ ੧) ਅਸਟ. (੧) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੬੮੫ ਪੰ. ੧੨

Raag Dhanaasree Guru Nanak Dev

ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥

Har Ras Chog Chugehi Prabh Bhaavai ||

They taste the subtle essence of the Lord; they are loved by God.

ਧਨਾਸਰੀ (ਮਃ ੧) ਅਸਟ. (੧) ੧:੩ - ਗੁਰੂ ਗ੍ਰੰਥ ਸਾਹਿਬ: ਅੰਗ ੬੮੫ ਪੰ. ੧੨

Raag Dhanaasree Guru Nanak Dev

ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥

Saravar Mehi Hans Praanapath Paavai ||1||

Within this pool, the swans find their Lord, the Lord of their souls. ||1||

ਧਨਾਸਰੀ (ਮਃ ੧) ਅਸਟ. (੧) ੧:੪ - ਗੁਰੂ ਗ੍ਰੰਥ ਸਾਹਿਬ: ਅੰਗ ੬੮੫ ਪੰ. ੧੨

Raag Dhanaasree Guru Nanak Dev

ਕਿਆ ਬਗੁ ਬਪੁੜਾ ਛਪੜੀ ਨਾਇ ॥

Kiaa Bag Bapurraa Shhapparree Naae ||

What can the poor crane accomplish by bathing in the mud puddle?

ਧਨਾਸਰੀ (ਮਃ ੧) ਅਸਟ. (੧) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੬੮੫ ਪੰ. ੧੩

Raag Dhanaasree Guru Nanak Dev

ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥

Keecharr Ddoo bai Mail N Jaae ||1|| Rehaao ||

It sinks into the mire, and its filth is not washed away. ||1||Pause||

ਧਨਾਸਰੀ (ਮਃ ੧) ਅਸਟ. (੧) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੬੮੫ ਪੰ. ੧੩

Raag Dhanaasree Guru Nanak Dev

ਰਖਿ ਰਖਿ ਚਰਨ ਧਰੇ ਵੀਚਾਰੀ ॥

Rakh Rakh Charan Dhharae Veechaaree ||

After careful deliberation, the thoughtful person takes a step.

ਧਨਾਸਰੀ (ਮਃ ੧) ਅਸਟ. (੧) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੬੮੫ ਪੰ. ੧੪

Raag Dhanaasree Guru Nanak Dev

ਦੁਬਿਧਾ ਛੋਡਿ ਭਏ ਨਿਰੰਕਾਰੀ ॥

Dhubidhhaa Shhodd Bheae Nirankaaree ||

Forsaking duality, he becomes a devotee of the Formless Lord.

ਧਨਾਸਰੀ (ਮਃ ੧) ਅਸਟ. (੧) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੬੮੫ ਪੰ. ੧੪

Raag Dhanaasree Guru Nanak Dev

ਮੁਕਤਿ ਪਦਾਰਥੁ ਹਰਿ ਰਸ ਚਾਖੇ ॥

Mukath Padhaarathh Har Ras Chaakhae ||

He obtains the treasure of liberation, and enjoys the sublime essence of the Lord.

ਧਨਾਸਰੀ (ਮਃ ੧) ਅਸਟ. (੧) ੨:੩ - ਗੁਰੂ ਗ੍ਰੰਥ ਸਾਹਿਬ: ਅੰਗ ੬੮੫ ਪੰ. ੧੪

Raag Dhanaasree Guru Nanak Dev

ਆਵਣ ਜਾਣ ਰਹੇ ਗੁਰਿ ਰਾਖੇ ॥੨॥

Aavan Jaan Rehae Gur Raakhae ||2||

His comings and goings end, and the Guru protects him. ||2||

ਧਨਾਸਰੀ (ਮਃ ੧) ਅਸਟ. (੧) ੨:੪ - ਗੁਰੂ ਗ੍ਰੰਥ ਸਾਹਿਬ: ਅੰਗ ੬੮੫ ਪੰ. ੧੫

Raag Dhanaasree Guru Nanak Dev

ਸਰਵਰ ਹੰਸਾ ਛੋਡਿ ਨ ਜਾਇ ॥

Saravar Hansaa Shhodd N Jaae ||

The swan do not leave this pool.

ਧਨਾਸਰੀ (ਮਃ ੧) ਅਸਟ. (੧) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੬੮੫ ਪੰ. ੧੫

Raag Dhanaasree Guru Nanak Dev

ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥

Praem Bhagath Kar Sehaj Samaae ||

In loving devotional worship, they merge in the Celestial Lord.

ਧਨਾਸਰੀ (ਮਃ ੧) ਅਸਟ. (੧) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੬੮੫ ਪੰ. ੧੫

Raag Dhanaasree Guru Nanak Dev

ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥

Saravar Mehi Hans Hans Mehi Saagar ||

The swans are in the pool, and the pool is in the swans.

ਧਨਾਸਰੀ (ਮਃ ੧) ਅਸਟ. (੧) ੩:੩ - ਗੁਰੂ ਗ੍ਰੰਥ ਸਾਹਿਬ: ਅੰਗ ੬੮੫ ਪੰ. ੧੬

Raag Dhanaasree Guru Nanak Dev

ਅਕਥ ਕਥਾ ਗੁਰ ਬਚਨੀ ਆਦਰੁ ॥੩॥

Akathh Kathhaa Gur Bachanee Aadhar ||3||

They speak the Unspoken Speech, and they honor and revere the Guru's Word. ||3||

ਧਨਾਸਰੀ (ਮਃ ੧) ਅਸਟ. (੧) ੩:੪ - ਗੁਰੂ ਗ੍ਰੰਥ ਸਾਹਿਬ: ਅੰਗ ੬੮੫ ਪੰ. ੧੬

Raag Dhanaasree Guru Nanak Dev

ਸੁੰਨ ਮੰਡਲ ਇਕੁ ਜੋਗੀ ਬੈਸੇ ॥

Sunn Manddal Eik Jogee Baisae ||

The Yogi, the Primal Lord, sits within the celestial sphere of deepest Samaadhi.

ਧਨਾਸਰੀ (ਮਃ ੧) ਅਸਟ. (੧) ੪:੧ - ਗੁਰੂ ਗ੍ਰੰਥ ਸਾਹਿਬ: ਅੰਗ ੬੮੫ ਪੰ. ੧੬

Raag Dhanaasree Guru Nanak Dev

ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥

Naar N Purakh Kehahu Kooo Kaisae ||

He is not male, and He is not female; how can anyone describe Him?

ਧਨਾਸਰੀ (ਮਃ ੧) ਅਸਟ. (੧) ੪:੨ - ਗੁਰੂ ਗ੍ਰੰਥ ਸਾਹਿਬ: ਅੰਗ ੬੮੫ ਪੰ. ੧੭

Raag Dhanaasree Guru Nanak Dev

ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥

Thribhavan Joth Rehae Liv Laaee ||

The three worlds continue to center their attention on His Light.

ਧਨਾਸਰੀ (ਮਃ ੧) ਅਸਟ. (੧) ੪:੩ - ਗੁਰੂ ਗ੍ਰੰਥ ਸਾਹਿਬ: ਅੰਗ ੬੮੫ ਪੰ. ੧੭

Raag Dhanaasree Guru Nanak Dev

ਸੁਰਿ ਨਰ ਨਾਥ ਸਚੇ ਸਰਣਾਈ ॥੪॥

Sur Nar Naathh Sachae Saranaaee ||4||

The silent sages and the Yogic masters seek the Sanctuary of the True Lord. ||4||

ਧਨਾਸਰੀ (ਮਃ ੧) ਅਸਟ. (੧) ੪:੪ - ਗੁਰੂ ਗ੍ਰੰਥ ਸਾਹਿਬ: ਅੰਗ ੬੮੫ ਪੰ. ੧੭

Raag Dhanaasree Guru Nanak Dev

ਆਨੰਦ ਮੂਲੁ ਅਨਾਥ ਅਧਾਰੀ ॥

Aanandh Mool Anaathh Adhhaaree ॥

The Lord is the source of bliss, the support of the helpless.

ਧਨਾਸਰੀ (ਮਃ ੧) ਅਸਟ. (੧) ੫:੧ - ਗੁਰੂ ਗ੍ਰੰਥ ਸਾਹਿਬ: ਅੰਗ ੬੮੫ ਪੰ. ੧੮

Raag Dhanaasree Guru Nanak Dev

ਗੁਰਮੁਖਿ ਭਗਤਿ ਸਹਜਿ ਬੀਚਾਰੀ ॥

Guramukh Bhagath Sehaj Beechaaree ॥

The Gurmukhs worship and contemplate the Celestial Lord.

ਧਨਾਸਰੀ (ਮਃ ੧) ਅਸਟ. (੧) ੫:੨ - ਗੁਰੂ ਗ੍ਰੰਥ ਸਾਹਿਬ: ਅੰਗ ੬੮੫ ਪੰ. ੧੮

Raag Dhanaasree Guru Nanak Dev

ਭਗਤਿ ਵਛਲ ਭੈ ਕਾਟਣਹਾਰੇ ॥

Bhagath Vashhal Bhai Kaattanehaarae ॥

God is the Lover of His devotees, the Destroyer of fear.

ਧਨਾਸਰੀ (ਮਃ ੧) ਅਸਟ. (੧) ੫:੩ - ਗੁਰੂ ਗ੍ਰੰਥ ਸਾਹਿਬ: ਅੰਗ ੬੮੫ ਪੰ. ੧੮

Raag Dhanaasree Guru Nanak Dev

ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥

Houmai Maar Milae Pag Dhhaarae ॥5॥

Subduing ego, one meets the Lord, and places his feet on the Path. ॥5॥

ਧਨਾਸਰੀ (ਮਃ ੧) ਅਸਟ. (੧) ੫:੪ - ਗੁਰੂ ਗ੍ਰੰਥ ਸਾਹਿਬ: ਅੰਗ ੬੮੫ ਪੰ. ੧੮

Raag Dhanaasree Guru Nanak Dev

ਅਨਿਕ ਜਤਨ ਕਰਿ ਕਾਲੁ ਸੰਤਾਏ ॥

Anik Jathan Kar Kaal Santhaaeae ॥

He makes many efforts, but still, the Messenger of Death tortures him.

ਧਨਾਸਰੀ (ਮਃ ੧) ਅਸਟ. (੧) ੬:੧ - ਗੁਰੂ ਗ੍ਰੰਥ ਸਾਹਿਬ: ਅੰਗ ੬੮੫ ਪੰ. ੧੯

Raag Dhanaasree Guru Nanak Dev

ਮਰਣੁ ਲਿਖਾਇ ਮੰਡਲ ਮਹਿ ਆਏ ॥

Maran Likhaae Manddal Mehi Aaeae ॥

Destined only to die, he comes into the world.

ਧਨਾਸਰੀ (ਮਃ ੧) ਅਸਟ. (੧) ੬:੨ - ਗੁਰੂ ਗ੍ਰੰਥ ਸਾਹਿਬ: ਅੰਗ ੬੮੫ ਪੰ. ੧੯

Raag Dhanaasree Guru Nanak Dev